

ਆਸਾ ਮਹਲਾ ੫ ॥

Aasaa, Fifth Mehl:

ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥

Become the servant of the Saints, and learn this way of life.

ਸਗਲ ਗੁਣਾ ਗੁਣ ਉਤਮੇ ਭਰਤਾ ਦੂਰਿ ਨ ਪਿਖੁ ਰੀ ॥੧॥

Of all virtues, the most sublime virtue is to see your Husband Lord near at hand. ||1||

ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥

So, dye this mind of yours with the color of the Lord's Love.

ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥

Renounce cleverness and cunning, and know that the Sustainer of the world is with you. ||1||Pause||

ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥

Whatever your Husband Lord says, accept that, and make it your decoration.

ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥

Forget the love of duality, and chew upon this betel leaf. ||2||

ਗੁਰ ਕਾ ਸਬਦੁ ਕਰਿ ਦੀਪਕੇ ਇਹ ਸਤ ਕੀ ਸੇਜ ਬਿਛਾਇ ਰੀ ॥

Make the Word of the Guru's Shabad your lamp, and let your bed be Truth.

ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥

Twenty-four hours a day, stand with your palms pressed together, and the Lord, your King, shall meet you. ||3||

ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥

She alone is cultured and embellished, and she alone is of incomparable beauty.

ਸਾਈ ਸੁਹਾਗਣਿ ਨਾਨਕਾ ਜੋ ਭਾਈ ਕਰਤਾਰਿ ਰੀ ॥੪॥੧੬॥੧੧੮॥

She alone is the happy soul-bride, O Nanak, who is pleasing to the Creator Lord. ||4||16||118||